

ਨੋਜ਼ਿਬੇਲ ਅਤੇ ਉਸਦੇ ਵਾਲ

Nozibele and the three hairs



Tessa Welch

Wiehan de Jager

Anu Gill

3

ਪੰਜਾਬੀ / English



Global Storybooks

[globalstorybooks.net](http://globalstorybooks.net)


ਨੋਜ਼ਿਬੇਲ ਅਤੇ ਉਸਦੇ ਵਾਲ / Nozibele and

the three hairs

Tessa Welch

Wiehan de Jager

Anu Gill (pa)



This work is licensed under a Creative Commons Attribution 3.0 International License.  
<https://creativecommons.org/licenses/by/3.0>





ਬਹੁਤ ਸਮਾਂ ਪਹਿਲਾਂ ਤਿੰਨ ਕੁੜੀਆਂ ਲੱਕੜ ਇਕੱਠੀ ਕਰਨ ਲਈ ਬਾਹਰ  
ਗਈਆਂ।

...

A long time ago, three girls went out to collect  
wood.



ਦਿਨ ਬਹੁਤ ਗਰਮ ਸੀ ਇਸ ਲਈ ਉਹ ਨਦੀ ਵਿੱਚ ਤਰਨ ਗਈਆਂ। ਉਹ ਖੜੀਆਂ, ਉਹਨਾਂ ਨੇ ਪਾਣੀ ਫਿੜਕੀਆ ਮਾੜੇ ਪਾਣੀ ਵਿੱਚ ਤੈਰੀਆਂ।

...

It was a hot day so they went down to the river to swim. They played and splashed and swam in the water.



ਫਿਰ ਉੱਤੇ ਡੂੰ ਪਤਾ ਲੱਗਾ ਗਿਆ ਕਿ ਕੋਸ਼ੀਲ ਨੇ ਉਸ ਡੂੰ ਧੋਖਾ ਦਿੱਤਾ ਸੀ। ਇਸ ਲਈ ਉਹ ਪਿੜ ਫੌਲ ਨਹਿੰਆ ਗਿਆ। ਪਰ ਕੋਸ਼ੀਲ ਦੇ ਭਰਾ ਫੌਲੀਆ ਸੋਟੀਆ ਨਾਲ ਉਸ ਦੀ ਉਡੀਕ ਕਰ ਰਹੇ ਸਨ। ਪਰ ਉੱਤੇ ਨੇ ਆਪਣਾ ਹਾਠ ਬਦਲਿਆ ਮਾੜੇ ਦੁੱਝੇ ਵਰ ਭੁੱਜ ਗਿਆ। ਉਹ ਬਾਅਦ ਵਿੱਚ ਕਦੇ ਵੀ ਫਿਖਾਈ ਨਹੀਂ ਦਿੱਤਾ।

...

Then the dog knew that Nozibele had tricked him. So he ran and ran all the way to the village. But Nozibele's brothers were waiting there with big sticks. The dog turned and ran away and has never been seen since.



ਅਚਾਨਕ, ਉਹਨਾਂ ਨੂੰ ਅਹਿਸਾਸ ਹੋਇਆ ਕਿ ਦੇਰ ਹੋ ਗਈ ਹੈ। ਉਹ ਛੇਤੀ ਪਿੰਡ ਵਾਪਸ ਆ ਗਈਆਂ।

...

Suddenly, they realised that it was late. They hurried back to the village.



ਜਦ ਕੁੱਤਾ ਵਾਪਸ ਆਇਆ, ਉਹ ਨੌਜ਼ੀਬਿੱਲ ਨੂੰ ਵੇਖ ਰਿਹਾ ਸੀ।  
“ਨੌਜ਼ੀਬਿੱਲ, ਤੂੰ ਕਿੱਥੇ ਹੈ?” ਉਸ ਨੇ ਰੌਲਾ ਪਾਇਆ। “ਮੈਂ ਇੱਥੇ ਹਾਂ, ਮੰਜੇ ਹੇਠ,” ਪਹਿਲਾ ਵਾਲ ਬੋਲਿਆ। “ਮੈਂ ਇੱਥੇ ਹਾਂ, ਦਰਵਾਜ਼ੇ ਦੇ ਪਿੱਛੇ” ਦੂਜਾ ਵਾਲ ਬੋਲਿਆ। “ਮੈਂ ਇੱਥੇ ਹਾਂ, ਕਰਾਲ ਦੇ ਵਿੱਚ” ਤੀਜਾ ਵਾਲ ਬੋਲਿਆ।

...

When the dog came back, he looked for Nozibele. “Nozibele, where are you?” he shouted. “I’m here, under the bed,” said the first hair. “I’m here, behind the door,” said the second hair. “I’m here, in the kraal,” said the third hair.

When they were nearly home, Nozibele put her hand to her neck. She had forgotten her necklace! "Please come back with me!" she begged her friends. But her friends said it was too late.

...

ਜਦ ਉਹ ਘਰ ਦੇ ਕਰੀਬ ਸਨ, ਨੋਜੀਬੇਲ ਨੇ ਆਪਣੀ ਗਾਹਕਣ ਤੋਂ ਪੁੱਛਿਆ ਕਿ ਉਹ ਆਪਣਾ ਹਾਰ ਭੁੱਲ ਆਈ ਸੀ। "ਕਿਰਪਾ ਕਰਕੇ ਮੈਂ ਨਾਲ ਫਿਰ ਆਈ।" ਉਸ ਨੇ ਆਪਣੀਆਂ ਸਹੇਲੀਆਂ ਨੂੰ ਬੇਨਤੀ ਕੀਤੀ। ਪਰ ਉਹ ਫਿਰ ਆਈਆਂ ਨੇ ਕਿਹਾ ਕਿ ਬਹੁਤ ਦੇਰ ਹੋ ਗਈ ਹੈ।




As soon as the dog had gone, Nozibele took three hairs from her head. She put one hair under the bed, one behind the door, and one in the kraal. Then she ran home as fast as she could.

...

ਜਦੋਂ ਹੀ ਕੁੱਤਾ ਗਿਆ, ਨੋਜੀਬੇਲ ਨੇ ਉਸ ਦੇ ਸਿਰ ਤੋਂ ਤਿੰਨ ਵਾਲ ਲਏ। ਉਸ ਨੇ ਇੱਕ ਵਾਲ ਮੁੱਠੇ ਹੇਠ ਰੱਖਿਆ, ਇੱਕ ਦਰਵਾਜ਼ੇ ਦੇ ਪਿੱਛੇ ਅਤੇ ਇੱਕ ਕਰਾਲ ਦੇ ਵਿੱਚ। ਚੜ੍ਹੇ ਜਿਹੀ ਛੇਤੀ ਹੋ ਸਕਿਆ ਉਹ ਘਰ ਵੱਲ ਨੂੰ ਭੱਜੀ।





ਇਸ ਲਈ ਨੌਜ਼ੀਬਿੱਲ ਵਾਪਸ ਨਦੀ ਨੂੰ ਇਕੱਲੀ ਚਲੀ ਗਈ। ਉਸ ਨੇ ਆਪਣਾ ਹਾਰ ਲੱਭਿਆ ਅਤੇ ਜਲਦਬਾਜ਼ੀ ਨਾਲ ਘਰ ਵੱਲ ਨੂੰ ਆਉਂਦੀ ਹਨੇਰੇ ਵਿੱਚ ਗੁੰਮ ਹੋ ਗਈ।

...

So Nozibele went back to the river alone. She found her necklace and hurried home. But she got lost in the dark.



ਹਰ ਦਿਨ ਉਸ ਨੂੰ ਕੁੱਤੇ ਲਈ ਖਾਣਾਂ ਪਕਾਉਣਾਂ ਪੈਂਦਾ, ਝਾੜੂ ਲਾਉਣਾ ਪੈਂਦਾ ਅਤੇ ਉਸਦੀਆਂ ਚੀਜ਼ਾਂ ਨੂੰ ਧੋਣਾ ਪੈਂਦਾ ਸੀ। ਫਿਰ ਇੱਕ ਦਿਨ ਕੁੱਤੇ ਨੇ ਕਿਹਾ, “ਨੌਜ਼ੀਬਿੱਲ, ਅੱਜ ਮੇਰੇ ਕੁਝ ਦੋਸਤ ਆ ਰਹੇ ਹਨ। ਮੇਰੇ ਵਾਪਸ ਆਉਣ ਤੋਂ ਪਹਿਲਾਂ, ਘਰ ਨੂੰ ਸੰਭਰਣਾ, ਭੋਜਨ ਪਕਾ ਦੇਣਾ ਅਤੇ ਮੇਰੀਆਂ ਚੀਜ਼ਾਂ ਨੂੰ ਧੋ ਦੇਣਾ।

...

Every day she had to cook and sweep and wash for the dog. Then one day the dog said, “Nozibele, today I have to visit some friends. Sweep the house, cook the food and wash my things before I come back.”

In the distance she saw light coming from a hut. She hurried towards it and knocked at the door.

...


ਭਗਤ ਦਰ ਲਿੱਕ ਝੁੱਪੜੀ ਲਿੱਚੋਂ ਉਸਨੇ ਚਾਨਣ ਆਉਂਦਾ ਦੇਖਿਆ। ਉਹ ਉਸ ਝੁੱਲ ਵੈਛੀ ਨਾਲ ਗਈ ਅਤੇ ਦਰਵਾਜ਼ਾ ਖੜਕਾਇਆ।



Then the dog said, "Make the bed for me!" Nozibele answered, "I've never made a bed for a dog." "Make the bed, or I'll bite you!" the dog said. So Nozibele made the bed.

...

ਜਿਹ ਉੱਤੇ ਨੇ ਬਿਰਹਾ, "ਮੇਰਾ ਬਿਸਤਰਾ ਬਣਾ!" ਨੂੰ ਜੀਬਿੱਲ ਨੇ ਜਵਾਬ ਦਿੱਤਾ, "ਮੈਂ ਕੁੱਝ ਦਾ ਬਿਸਤਰਾ ਕਦੇ ਵੀ ਨਹੀਂ ਬਣਾਇਆ।" "ਮੈਂ ਬਿਸਤਰਾ ਨਹੀਂ ਕਰੀਂ, ਨਹੀਂ ਤਾਂ ਮੈਂ ਤੈਰਾ ਕੁੱਝ ਕੁੱਝ ਦੇਵਾਂਗਾ!" ਉੱਤੇ ਨੇ ਬਿਰਹਾ। ਜਿਹ ਮ ਝਲ ਝਲੀ ਨੂੰ ਜੀਬਿੱਲ ਨੇ ਬਿਸਤਰਾ ਬਣਾਇਆ।





ਉਸਨੂੰ ਬਹੁਤ ਹੈਰਾਨੀ ਹੋਈ ਜਦ ਇੱਕ ਕੁੱਤੇ ਨੇ ਦਰਵਾਜ਼ਾ ਖੋਲ੍ਹਿਆ ਅਤੇ ਕਿਹਾ, “ਤੂੰ ਕੀ ਚਾਹੁੰਦੀ ਹੈ?” “ਮੈਂ ਗੁੰਮ ਹਾਂ ਅਤੇ ਮੈਨੂੰ ਸੌਣ ਲਈ ਜਗ੍ਹਾ ਦੀ ਲੋੜ ਹੈ,” ਨੌਜ਼ੀਬਿੱਲ ਨੇ ਕਿਹਾ। “ਅੰਦਰ ਆ, ਨਹੀਂ ਤਾਂ ਮੈਂ ਤੁਹਾਨੂੰ ਵੱਢ ਦੇਵਾਂਗਾ!” ਕੁੱਤੇ ਨੇ ਕਿਹਾ। ਇਸ ਲਈ ਨੌਜ਼ੀਬਿੱਲ ਅੰਦਰ ਚਲੀ ਗਈ।

...

To her surprise, a dog opened the door and said, “What do you want?” “I’m lost and I need a place to sleep,” said Nozibele. “Come in, or I’ll bite you!” said the dog. So Nozibele went in.



ਫਿਰ ਕੁੱਤੇ ਨੇ ਕਿਹਾ, “ਮੇਰੇ ਲਈ ਖਾਣਾਂ ਬਣਾ!” “ਪਰ ਮੈਂ ਕੁੱਤੇ ਲਈ ਪਹਿਲਾਂ ਕਦੇ ਵੀ ਖਾਣਾਂ ਨਹੀਂ ਬਣਾਇਆ,” ਉਸ ਨੇ ਜਵਾਬ ਦਿੱਤਾ। “ਖਾਣਾਂ ਬਣਾ, ਨਹੀਂ ਤਾਂ ਮੈਂ ਤੁਹਾਨੂੰ ਵੱਢ ਦੇਵਾਂਗਾ!” ਕੁੱਤੇ ਨੇ ਕਿਹਾ। ਇਸ ਲਈ ਨੌਜ਼ੀਬਿੱਲ ਨੇ ਕੁੱਤੇ ਲਈ ਕੁਝ ਭੋਜਨ ਬਣਾਇਆ।

...

Then the dog said, “Cook for me!” “But I’ve never cooked for a dog before,” she answered. “Cook, or I’ll bite you!” said the dog. So Nozibele cooked some food for the dog.